

ਸਾਰਗ ਮਹਲਾ ੫ ॥

Saarang, Fifth Mehl:

ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥

I am a sacrifice to the Blessed Vision, the Darshan of my Dear Lord.

ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥

The Naad, the Sound-current of His Word fills my ears; my body has settled gently into the Lap of my Beloved. ||1||Pause||

ਛੁਟਰਿ ਤੇ ਗੁਰਿ ਕੀਈ ਸੋਹਾਗਨਿ ਹਰਿ ਪਾਇਓ ਸੁਖੜ ਸੁਜਾਨੀ ॥

I was a discarded bride, and the Guru has made me a happy soul-bride. I have found the Elegant and All-knowing Lord.

ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥

That home, in which I was not even allowed to sit - I have found that place in which I can dwell. ||1||

ਉਨ੍ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥

God, the Love of His devotees, has come under the control of those who protect the honor of His Saints.

ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੁਕੀ ਕਾਣਿ ਲੋਕਾਨੀ ॥੨॥੮॥੩੧॥

Says Nanak, my mid is pleased and appeased with the Lord, and my subservience to other people has come to an end. ||2||8||31||